

ਗਉੜੀ ਮਃ ੩ ॥

Gauree, Third Mehl:

ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥

Learn the Dharma of this age, O Siblings of Destiny;

ਪੂਰੈ ਗੁਰਿ ਸਭ ਸੋਝੀ ਪਾਈ ॥

all understanding is obtained from the Perfect Guru.

ਐਥੈ ਅਗੈ ਹਰਿ ਨਾਮੁ ਸਖਾਈ ॥੧॥

Here and hereafter, the Lord's Name is our Companion. ||1||

ਰਾਮ ਪੜਹੁ ਮਨਿ ਕਰਹੁ ਬੀਚਾਰੁ ॥

Learn of the Lord, and contemplate Him in your mind.

ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥

By Guru's Grace, your filth shall be washed away. ||1||Pause||

ਵਾਦਿ ਵਿਰੋਧਿ ਨ ਪਾਇਆ ਜਾਇ ॥

Through argument and debate, He cannot be found.

ਮਨੁ ਤਨੁ ਫੀਕਾ ਦੂਜੈ ਭਾਇ ॥

The mind and body are made insipid through the love of duality.

ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥

Through the Word of the Guru's Shabad, lovingly attune yourself to the True Lord. ||2||

ਹਉਮੈ ਮੈਲਾ ਇਹੁ ਸੰਸਾਰਾ ॥

This world is polluted with egotism.

ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥

By taking cleansing baths daily at sacred shrines of pilgrimage, egotism is not eliminated.

ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥

Without meeting the Guru, they are tortured by Death. ||3||

ਸੋ ਜਨੁ ਸਾਚਾ ਜਿ ਹਉਮੈ ਮਾਰੈ ॥

Those humble beings are true, who conquer their ego.

ਗੁਰ ਕੈ ਸਬਦਿ ਪੰਚ ਸੰਘਾਰੈ ॥

Through the Word of the Guru's Shabad, they conquer the five thieves.

ਆਪਿ ਤਰੈ ਸਗਲੇ ਕੁਲ ਤਾਰੈ ॥੪॥

They save themselves, and save all their generations as well. ||4||

ਮਾਇਆ ਮੋਹਿ ਨਟਿ ਬਾਜੀ ਪਾਈ ॥

The Actor has staged the drama of emotional attachment to Maya.

ਮਨਮੁਖ ਅੰਧ ਰਹੇ ਲਪਟਾਈ ॥

The self-willed manmukhs cling blindly to it.

ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥

The Gurmukhs remain detached, and lovingly attune themselves to the Lord.  
||5||

ਬਹੁਤੇ ਭੇਖ ਕਰੈ ਭੇਖਧਾਰੀ ॥

The disguisers put on their various disguises.

ਅੰਤਰਿ ਤਿਸਨਾ ਫਿਰੈ ਅਹੰਕਾਰੀ ॥

Desire rages within them, and they carry on egotistically.

ਆਪੁ ਨ ਚੀਨੈ ਬਾਜੀ ਹਾਰੀ ॥੬॥

They do not understand themselves, and they lose the game of life. ||6||

ਕਾਪੜ ਪਹਿਰਿ ਕਰੇ ਚਤੁਰਾਈ ॥

Putting on religious robes, they act so clever,

ਮਾਇਆ ਮੋਹਿ ਅਤਿ ਭਰਮਿ ਭੁਲਾਈ ॥

but they are totally deluded by doubt and emotional attachment to Maya.

ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥

Without serving the Guru, they suffer in terrible pain. ||7||

ਨਾਮਿ ਰਤੇ ਸਦਾ ਬੈਰਾਗੀ ॥

Those who are attuned to the Naam, the Name of the Lord, remain detached forever.

ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥

Even as householders, they lovingly attune themselves to the True Lord.

ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥

O Nanak, those who serve the True Guru are blessed and very fortunate.  
||8||3||